

Official Spokesperson's response to media queries regarding the situation in Afghanistan

August 16, 2021

ਅਫਗਾਨਿਸਤਾਨ ਅੰਦਰ ਹਾਲਾਤ ਦੇ ਸਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਅਧਿਕਾਰਤ ਬੁਲਾਰੇ ਵੱਲੋਂ ਜਵਾਬ

16 ਅਗਸਤ, 2021

ਅਫਗਾਨਿਸਤਾਨ ਅੰਦਰ ਹਾਲਾਤ ਦੇ ਸਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਰਕਾਰੀ ਬੁਲਾਰੇ ਸ਼੍ਰੀ ਅਰਿੰਦਮ ਬਾਗਚੀ ਨੇ ਕਿਹਾ,

1. "ਪਿਛਲੇ ਕੁਝ ਦਿਨਾਂ ਵਿੱਚ ਕਾਬੁਲ ਅੰਦਰ ਸੁਰੱਖਿਆ ਦੇ ਹਾਲਾਤ ਬਹੁਤ ਖਰਾਬ ਹੋ ਗਏ ਹਨ। ਸਾਡੇ ਗੱਲ ਕਰਨ ਵੇਲੇ ਵੀ ਇਹ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ।
2. ਭਾਰਤ ਸਰਕਾਰ ਅਫਗਾਨਿਸਤਾਨ ਅੰਦਰਲੀਆਂ ਸਾਰੀ ਘਟਨਾਵਾਂ ਤੇ ਨੇੜਲੀ ਨਜ਼ਰ ਰੱਖ ਰਹੀ ਹੈ। ਅਸੀਂ ਉਸ ਦੇਸ਼ ਅੰਦਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ ਤੇ ਦਿਸ਼ਾਨਿਰਦੇਸ਼ ਜਾਰੀ ਕਰ ਰਹੇ ਹਾਂ, ਜਿੰਨਾਂ ਅੰਦਰ ਉਨ੍ਹਾਂ ਦੇ ਤੁਰੰਤ ਭਾਰਤ ਵਾਪਸੀ ਦੀ ਮੰਗ ਵੀ ਸ਼ਾਮਲ ਹੈ। ਅਸੀਂ ਐਮਰਜੈਂਸੀ ਸੰਪਰਕ ਨੰਬਰ ਭੇਜੇ ਸੀ ਅਤੇ ਭਾਰਤੀ ਸਮੁਦਾਏ ਦੇ ਮੈਂਬਰਾਂ ਨੂੰ ਸਹਾਇਤਾ ਵੀ ਕਰ ਰਹੇ ਸੀ। ਅਸੀਂ ਜਾਣਦੇ ਹਾਂ ਕਿ ਅਫਗਾਨਿਸਤਾਨ ਵਿੱਚ ਅਜੇ ਵੀ ਕੁਝ ਭਾਰਤੀ ਨਾਗਰਿਕ ਹਨ, ਜੋ ਵਾਪਸ ਪਰਤਣਾ ਚਾਹੁੰਦੇ ਹਨ ਅਤੇ ਅਸੀਂ ਉਨ੍ਹਾਂ ਦੇ ਸੰਪਰਕ ਵਿੱਚ ਹਾਂ।
3. ਅਸੀਂ ਅਫਗਾਨਿਸਤਾਨ ਅੰਦਰ ਸਿੱਖ ਅਤੇ ਹਿੰਦੂ ਭਾਈਚਾਰਿਆਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਅਫਗਾਨਿਸਤਾਨ ਛੱਡਕੇ ਭਾਰਤ ਵਾਪਸੀ ਦੇ ਚਾਹਵਾਨ ਲੋਕਾਂ ਦੀ ਵਾਪਸੀ ਸੁਖਾਲੀ ਕਰਾਂਗੇ। ਬਹੁਤ ਸਾਰੇ ਅਜਿਹੇ ਅਫਗਾਨ ਲੋਕ ਵੀ ਹਨ ਜੋ ਸਾਡੇ ਆਪਸੀ ਵਿਕਾਸ, ਵਿੱਦਿਅਕ ਅਤੇ ਲੋਕ ਪੱਧਰੀ ਕੰਮਾਂ ਨੂੰ ਹੁਲਾਰਾ ਦੇਣ ਵਿੱਚ ਸਾਡੇ ਭਾਈਵਾਲ ਰਹੇ ਹਨ। ਅਸੀਂ ਉਨ੍ਹਾਂ ਦੇ ਨਾਲ ਇੱਕਜੁਟ ਖੜੇ ਰਹਾਂਗੇ।
4. ਕਾਬੁਲ ਹਵਾਈ ਅੱਡੇ ਤੋਂ ਵਪਾਰਕ ਸੰਚਾਲਨ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਨਾਲ ਅਸੀਂ ਆਪਣਿਆਂ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਰੋਕਣ ਲਈ ਮਜਬੂਰ ਹੋਏ ਹਾਂ। ਅਸੀਂ ਇਸ ਪ੍ਰਕਿਰਿਆ ਨੂੰ ਦੁਬਾਰਾ ਸ਼ੁਰੂ ਕਰਨ ਲਈ ਉਡਾਣਾਂ ਦੇ ਮੁੜ ਚਾਲੂ ਹੋਣ ਦੀ ਉਡੀਕ ਕਰ ਰਹੇ ਹਾਂ।
5. ਅਫਗਾਨਿਸਤਾਨ ਦੀ ਸਥਿਤੀ 'ਤੇ ਲਗਾਤਾਰ ਉੱਚ ਪੱਧਰੀ ਨਿਗਰਾਨੀ ਰੱਖੀ ਜਾ ਰਹੀ ਹੈ। ਸਰਕਾਰ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਅਫਗਾਨਿਸਤਾਨ ਅੰਦਰ ਆਪਣੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕੇਗੀ।"

ਨਵੀਂ ਦਿੱਲੀ

16 ਅਗਸਤ, 2021

DISCLAIMER: This is an approximate translation. The original is available in English on MEA's website and may be referred to as the official press release.